

 Print Page

Sri Guru Granth Sahib

Displaying 1310 of

ਸਤਿਗੁਰੁ ਦਾਤਾ ਜੀਅ ਜੀਅਨ ਕੋ ਭਾਗਹੀਨ ਨਹੀ ਭਾਵੈਗੋ ॥

Sathigur Dhaathaa Jeea Jeean Ko Bhaageheen Nehee Bhaavaigo ||

The True Guru is the Giver of the life of the soul, but the unfortunate ones do not love Him.

ਕਾਨੜਾ (ਮਃ ੪) ਅਸਟ. (੩) ੭:੧ - ਗੁਰੂ ਗ੍ਰੰਥ ਸਾਹਿਬ: ਅੰਗ ੧੩੧੦ ਪੰ. ੧

Raag Kaanrhaa Guru Ram Das

ਫਿਰਿ ਏਹ ਵੇਲਾ ਹਾਥਿ ਨ ਆਵੈ ਪਰਤਾਪੈ ਪਛੁਤਾਵੈਗੋ ॥੭॥

Fir Eaeh Vaelaa Haathh N Aavai Parathaapai Pashhuthaavaigo ||7||

This opportunity shall not come into their hands again; in the end, they will suffer in torment and regret. ||7||

ਕਾਨੜਾ (ਮਃ ੪) ਅਸਟ. (੩) ੭:੨ - ਗੁਰੂ ਗ੍ਰੰਥ ਸਾਹਿਬ: ਅੰਗ ੧੩੧੦ ਪੰ. ੧

Raag Kaanrhaa Guru Ram Das

ਜੇ ਕੋ ਭਲਾ ਲੋੜੈ ਭਲ ਅਪਨਾ ਗੁਰ ਆਗੈ ਢਹਿ ਢਹਿ ਪਾਵੈਗੋ ॥

Jae Ko Bhalaa Lorrari Bhal Apanaa Gur Aagai Dtehi Dtehi Paavaigo ||

If a good person seeks goodness for himself, he should bow low in humble surrender to the Guru.

ਕਾਨੜਾ (ਮਃ ੪) ਅਸਟ. (੩) ੮:੧ - ਗੁਰੂ ਗ੍ਰੰਥ ਸਾਹਿਬ: ਅੰਗ ੧੩੧੦ ਪੰ. ੨

Raag Kaanrhaa Guru Ram Das

ਨਾਨਕ ਦਇਆ ਦਇਆ ਕਰਿ ਠਾਕੁਰ ਮੈ ਸਤਿਗੁਰ ਭਸਮ ਲਗਾਵੈਗੋ ॥੮॥੩॥

Nanak Dhaeiaa Dhaeiaa Kar Thaakur Mai Sathigur Bhasam Lagaavaigo ||8||3||

Nanak prays: please show kindness and compassion to me, O my Lord and Master, that I may apply the dust of the True Guru to my forehead. ||8||3||

ਕਾਨੜਾ (ਮਃ ੪) ਅਸਟ. (੩) ੮:੨ - ਗੁਰੂ ਗ੍ਰੰਥ ਸਾਹਿਬ: ਅੰਗ ੧੩੧੦ ਪੰ. ੨

Raag Kaanrhaa Guru Ram Das

ਕਾਨੜਾ ਮਹਲਾ ੪ ॥

Kaanarraa Mehalaa 4 ||

Kaanraa, Fourth Mehl:

ਕਾਨੜਾ (ਮਃ ੪) ਗੁਰੂ ਗ੍ਰੰਥ ਸਾਹਿਬ ਅੰਗ ੧੩੧੦

ਮਨੁ ਹਰਿ ਰੰਗਿ ਰਾਤਾ ਗਾਵੈਗੋ ॥

Man Har Rang Raathaa Gaavaigo ||

O mind, be attuned to His Love, and sing.

ਕਾਨੜਾ (ਮਃ ੪) ਅਸਟ. (੪) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੧੩੧੦ ਪੰ. ੩

Raag Kaanrhaa Guru Ram Das

ਭੈ ਭੈ ਤ੍ਰਾਸ ਭਏ ਹੈ ਨਿਰਮਲ ਗੁਰਮਤਿ ਲਾਗਿ ਲਗਾਵੈਗੋ ॥੧॥ ਰਹਾਉ ॥

Bhai Bhai Thraas Bheae Hai Niramal Guramath Laag Lagaavaigo ||1|| Rehaao ||

The Fear of God makes me fearless and immaculate; I am dyed in the color of the Guru's Teachings.

||1||Pause||

ਕਾਨੜਾ (ਮਃ ੪) ਅਸਟ. (੪) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੧੩੧੦ ਪੰ. ੪

Raag Kaanrhaa Guru Ram Das

ਹਰਿ ਰੰਗਿ ਰਾਤਾ ਸਦ ਬੈਰਾਗੀ ਹਰਿ ਨਿਕਟਿ ਤਿਨਾ ਘਰਿ ਆਵੈਗੋ ॥

Har Rang Raathaa Sadh Bairaagee Har Nikatt Thinaa Ghar Aavaigo ||

Those who are attuned to the Lord's Love remain balanced and detached forever; they live near the Lord, who comes into their house.

ਕਾਨੜਾ (ਮਃ ੪) ਅਸਟ. (੪) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੧੩੧੦ ਪੰ. ੪

Raag Kaanrhaa Guru Ram Das

ਤਿਨ ਕੀ ਪੰਕ ਮਿਲੈ ਤਾਂ ਜੀਵਾ ਕਰਿ ਕਿਰਪਾ ਆਪਿ ਦਿਵਾਵੈਗੋ ॥੧॥

Thin Kee Pank Milai Thaan Jeevaa Kar Kirapaa Aap Dhivaavaigo ||1||

If I am blessed with the dust of their feet, then I live. Granting His Grace, He Himself bestows it. ||1||

ਕਾਨੜਾ (ਮਃ ੪) ਅਸਟ. (੪) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੧੩੧੦ ਪੰ. ੫

Raag Kaanrhaa Guru Ram Das

ਦੁਬਿਧਾ ਲੋਭਿ ਲਗੇ ਹੈ ਪ੍ਰਾਣੀ ਮਨਿ ਕੋਰੈ ਰੰਗੁ ਨ ਆਵੈਗੋ ॥

Dhubidhhaa Lobh Lagae Hai Praanee Man Korai Rang N Aavaigo ||

Mortal beings are attached to greed and duality. Their minds are unripe and unfit, and will not accept the Dye of His Love.

ਕਾਨੜਾ (ਮਃ ੪) ਅਸਟ. (੪) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੧੩੧੦ ਪੰ. ੬

Raag Kaanrhaa Guru Ram Das

ਫਿਰਿ ਉਲਟਿਓ ਜਨਮੁ ਹੋਵੈ ਗੁਰ ਬਚਨੀ ਗੁਰੁ ਪੁਰਖੁ ਮਿਲੈ ਰੰਗੁ ਲਾਵੈਗੋ ॥੨॥

Fir Oulattiou Janam Hovai Gur Bachanee Gur Purakh Milai Rang Laavaigo ||2||

But their lives are transformed through the Word of the Guru's Teachings. Meeting with the Guru, the Primal Being, they are dyed in the color of His Love. ||2||

ਕਾਨੜਾ (ਮਃ ੪) ਅਸਟ. (੪) ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੧੩੧੦ ਪੰ. ੬

Raag Kaanrhaa Guru Ram Das

ਇੰਦ੍ਰੀ ਦਸੇ ਦਸੇ ਫੁਨਿ ਧਾਵਤ ਤ੍ਰੈ ਗੁਣੀਆ ਖਿਨੁ ਨ ਟਿਕਾਵੈਗੋ ॥

Eindhree Dhasae Dhasae Fun Dhhaavath Thrai Guneeaa Khin N Ttikaavaigo ||

There are ten organs of sense and action; the ten wander unrestrained. Under the influence of the three dispositions, they are not stable, even for an instant.

ਕਾਨੜਾ (ਮਃ ੪) ਅਸਟ. (੪) ੩:੧ - ਗੁਰੂ ਗ੍ਰੰਥ ਸਾਹਿਬ: ਅੰਗ ੧੩੧੦ ਪੰ. ੭

Raag Kaanrhaa Guru Ram Das

ਸਤਿਗੁਰ ਪਰਚੈ ਵਸਗਤਿ ਆਵੈ ਮੋਖ ਮੁਕਤਿ ਸੋ ਪਾਵੈਗੋ ॥੩॥

Sathigur Parachai Vasagath Aavai Mokh Mukath So Paavaigo ||3||

Coming in contact with the True Guru, they are brought under control; then, salvation and liberation are attained. ||3||

ਕਾਨੜਾ (ਮਃ ੪) ਅਸਟ. (੪) ੩:੨ - ਗੁਰੂ ਗ੍ਰੰਥ ਸਾਹਿਬ: ਅੰਗ ੧੩੧੦ ਪੰ. ੮

Raag Kaanrhaa Guru Ram Das

ਓਅੰਕਾਰਿ ਏਕੋ ਰਵਿ ਰਹਿਆ ਸਭੁ ਏਕਸ ਮਾਹਿ ਸਮਾਵੈਗੋ ॥

Ouankaar Eaeko Rav Rehiaa Sabh Eaekas Maahi Samaavaigo ||

The One and Only Creator of the Universe is All-pervading everywhere. All shall once again merge into the One.

ਕਾਨੜਾ (ਮਃ ੪) ਅਸਟ. (੪) ੪:੧ - ਗੁਰੂ ਗ੍ਰੰਥ ਸਾਹਿਬ: ਅੰਗ ੧੩੧੦ ਪੰ. ੯

Raag Kaanrhaa Guru Ram Das

ਏਕੋ ਰੂਪੁ ਏਕੋ ਬਹੁ ਰੰਗੀ ਸਭੁ ਏਕਤੁ ਬਚਨਿ ਚਲਾਵੈਗੋ ॥੪॥

Eaeko Roop Eaeko Bahu Rangee Sabh Eaekath Bachan Chalaavaigo ||4||

His One Form has one, and many colors; He leads all according to His One Word. ||4||

ਕਾਨੜਾ (ਮਃ ੪) ਅਸਟ. (੪) ੪:੨ - ਗੁਰੂ ਗ੍ਰੰਥ ਸਾਹਿਬ: ਅੰਗ ੧੩੧੦ ਪੰ. ੯

Raag Kaanrhaa Guru Ram Das

ਗੁਰਮੁਖਿ ਏਕੋ ਏਕੁ ਪਛਾਤਾ ਗੁਰਮੁਖਿ ਹੋਇ ਲਖਾਵੈਗੋ ॥

Guramukh Eaeko Eaek Pashhaathaa Guramukh Hoe Lakhaavaigo ||

The Gurmukh realizes the One and Only Lord; He is revealed to the Gurmukh.

ਕਾਨੜਾ (ਮਃ ੪) ਅਸਟ. (੪) ੫:੧ - ਗੁਰੂ ਗ੍ਰੰਥ ਸਾਹਿਬ: ਅੰਗ ੧੩੧੦ ਪੰ. ੯

Raag Kaanrhaa Guru Ram Das

ਗੁਰਮੁਖਿ ਜਾਇ ਮਿਲੈ ਨਿਜ ਮਹਲੀ ਅਨਹਦ ਸਬਦੁ ਬਜਾਵੈਗੋ ॥੫॥

Guramukh Jaae Milai Nij Mehalee Anehadh Sabadh Bajaavaigo ||5||

The Gurmukh goes and meets the Lord in His Mansion deep within; the Unstruck Word of the Shabad vibrates there. ||5||

ਕਾਨੜਾ (ਮਃ ੪) ਅਸਟ. (੪) ੫:੨ - ਗੁਰੂ ਗ੍ਰੰਥ ਸਾਹਿਬ: ਅੰਗ ੧੩੧੦ ਪੰ. ੧੦

Raag Kaanrhaa Guru Ram Das

ਜੀਅ ਜੰਤ ਸਭ ਸਿਸਟਿ ਉਪਾਈ ਗੁਰਮੁਖਿ ਸੋਭਾ ਪਾਵੈਗੋ ॥

Jeea Janth Sabh Sisatt Oupaaee Guramukh Sobhaa Paavaigo ||

God created all the beings and creatures of the universe; He blesses the Gurmukh with glory.

ਕਾਨੜਾ (ਮਃ ੪) ਅਸਟ. (੪) ੬:੧ - ਗੁਰੂ ਗ੍ਰੰਥ ਸਾਹਿਬ: ਅੰਗ ੧੩੧੦ ਪੰ. ੧੧

Raag Kaanrhaa Guru Ram Das

ਬਿਨੁ ਗੁਰ ਭੇਟੇ ਕੋ ਮਹਲੁ ਨ ਪਾਵੈ ਆਇ ਜਾਇ ਦੁਖੁ ਪਾਵੈਗੋ ॥੬॥

Bin Gur Bhaettae Ko Mehal N Paavai Aae Jaae Dhukh Paavaigo ||6||

Without meeting the Guru, no one obtains the Mansion of His Presence. They suffer the agony of coming and going in reincarnation. ||6||

ਕਾਨੜਾ (ਮਃ ੪) ਅਸਟ. (੪) ੬:੨ - ਗੁਰੂ ਗ੍ਰੰਥ ਸਾਹਿਬ: ਅੰਗ ੧੩੧੦ ਪੰ. ੧੧

Raag Kaanrhaa Guru Ram Das

ਅਨੇਕ ਜਨਮ ਵਿਛੁੜੇ ਮੇਰੇ ਪ੍ਰੀਤਮ ਕਰਿ ਕਿਰਪਾ ਗੁਰੂ ਮਿਲਾਵੈਗੋ ॥

Anaek Janam Vishhurrae Maerae Preetham Kar Kirapaa Guroo Milaavaigo ||

For countless lifetimes, I have been separated from my Beloved; in His Mercy, the Guru has united me with Him.

ਕਾਨੜਾ (ਮਃ ੪) ਅਸਟ. (੪) ੭:੧ - ਗੁਰੂ ਗ੍ਰੰਥ ਸਾਹਿਬ: ਅੰਗ ੧੩੧੦ ਪੰ. ੧੨

Raag Kaanrhaa Guru Ram Das

ਸਤਿਗੁਰ ਮਿਲਤ ਮਹਾ ਸੁਖੁ ਪਾਇਆ ਮਤਿ ਮਲੀਨ ਬਿਗਸਾਵੈਗੋ ॥੭॥

Sathigur Milath Mehaa Sukh Paaeiaa Math Maleen Bigasaavaigo ||7||

Meeting the True Guru, I have found absolute peace, and my polluted intellect blossoms forth. ||7||

ਕਾਨੜਾ (ਮਃ ੪) ਅਸਟ. (੪) ੭:੨ - ਗੁਰੂ ਗ੍ਰੰਥ ਸਾਹਿਬ: ਅੰਗ ੧੩੧੦ ਪੰ. ੧੨

Raag Kaanrhaa Guru Ram Das

ਹਰਿ ਹਰਿ ਕ੍ਰਿਪਾ ਕਰਹੁ ਜਗਜੀਵਨ ਮੈ ਸਰਧਾ ਨਾਮਿ ਲਗਾਵੈਗੋ ॥

Har Har Kirapaa Karahu Jagajeevan Mai Saradhhaa Naam Lagaavaigo ||

O Lord, Har, Har, please grant Your Grace; O Life of the World, instill faith in the Naam within me.

ਕਾਨੜਾ (ਮਃ ੪) ਅਸਟ. (੪) ੮:੧ - ਗੁਰੂ ਗ੍ਰੰਥ ਸਾਹਿਬ: ਅੰਗ ੧੩੧੦ ਪੰ. ੧੩

Raag Kaanrhaa Guru Ram Das

ਨਾਨਕ ਗੁਰੂ ਗੁਰੂ ਹੈ ਸਤਿਗੁਰੁ ਮੈ ਸਤਿਗੁਰੁ ਸਰਨਿ ਮਿਲਾਵੈਗੋ ॥੮॥੪॥

Naanak Guroo Guroo Hai Sathigur Mai Sathigur Saran Milaavaigo ||8||4||

Nanak is the Guru, the Guru, the True Guru; I am immersed in the Sanctuary of the True Guru. ||8||4||

ਕਾਨੜਾ (ਮਃ ੪) ਅਸਟ. (੪) ੮:੨ - ਗੁਰੂ ਗ੍ਰੰਥ ਸਾਹਿਬ: ਅੰਗ ੧੩੧੦ ਪੰ. ੧੪

Raag Kaanrhaa Guru Ram Das

ਕਾਨੜਾ ਮਹਲਾ ੪ ॥

Kaanarraa Mehalaa 4 ॥

Kaanraa, Fourth Mehl:

ਕਾਨੜਾ (ਮਃ ੪) ਗੁਰੂ ਗ੍ਰੰਥ ਸਾਹਿਬ ਅੰਗ ੧੩੧੦

ਮਨ ਗੁਰਮਤਿ ਚਾਲ ਚਲਾਵੈਗੋ ॥

Man Guramath Chaal Chalaavaigo ॥

O mind, walk on the Path of the Guru's Teachings.

ਕਾਨੜਾ (ਮਃ ੪) ਅਸਟ. (੫) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੧੩੧੦ ਪੰ. ੧੫

Raag Kaanrhaa Guru Ram Das

ਜਿਉ ਮੈਗਲੁ ਮਸਤੁ ਦੀਜੈ ਤਲਿ ਕੁੰਡੇ ਗੁਰ ਅੰਕਸੁ ਸਬਦੁ ਦ੍ਰਿੜਾਵੈਗੋ ॥੧॥ ਰਹਾਉ ॥

Jio Maigal Masath Dheejai Thal Kunddae Gur Ankas Sabadh Dhrrirraavaigo ॥1॥ Rehaao ॥

Just as the wild elephant is subdued by the prod, the mind is disciplined by the Word of the Guru's Shabad.

॥1॥Pause॥

ਕਾਨੜਾ (ਮਃ ੪) ਅਸਟ. (੫) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੧੩੧੦ ਪੰ. ੧੫

Raag Kaanrhaa Guru Ram Das

ਚਲਤੋ ਚਲੈ ਚਲੈ ਦਹ ਦਹ ਦਿਸਿ ਗੁਰੁ ਰਾਖੈ ਹਰਿ ਲਿਵ ਲਾਵੈਗੋ ॥

Chalatha Chalai Chalai Dheh Dheh Dhis Gur Raakhai Har Liv Laavaigo ॥

The wandering mind wanders, roams and rambles in the ten directions; but the Guru holds it, and lovingly attunes it to the Lord.

ਕਾਨੜਾ (ਮਃ ੪) ਅਸਟ. (੫) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੧੩੧੦ ਪੰ. ੧੬

Raag Kaanrhaa Guru Ram Das

ਸਤਿਗੁਰੁ ਸਬਦੁ ਦੇਇ ਰਿਦ ਅੰਤਰਿ ਮੁਖਿ ਅੰਮ੍ਰਿਤੁ ਨਾਮੁ ਚੁਆਵੈਗੋ ॥੧॥

Sathigur Sabadh Dhaee Ridh Anthar Mukh Anmrith Naam Chuaavaigo ॥1॥

The True Guru implants the Word of the Shabad deep within the heart; the Ambrosial Naam, the Name of the Lord, trickles into the mouth. ॥1॥

ਕਾਨੜਾ (ਮਃ ੪) ਅਸਟ. (੫) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੧੩੧੦ ਪੰ. ੧੬

Raag Kaanrhaa Guru Ram Das

ਬਿਸੀਅਰ ਬਿਸੂ ਭਰੇ ਹੈ ਪੂਰਨ ਗੁਰੁ ਗਰੁੜ ਸਬਦੁ ਮੁਖਿ ਪਾਵੈਗੋ ॥

Biseear Bisoo Bharae Hai Pooran Gur Garurr Sabadh Mukh Paavaigo ॥

The snakes are filled with poisonous venom; the Word of the Guru's Shabad is the antidote - place it in your mouth.

ਕਾਨੜਾ (ਮਃ ੪) ਅਸਟ. (੫) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੧੩੧੦ ਪੰ. ੧੭

Raag Kaanrhaa Guru Ram Das

ਮਾਇਆ ਭੁਇਅੰਗ ਤਿਸੁ ਨੇੜਿ ਨ ਆਵੈ ਬਿਖੁ ਝਾਰਿ ਝਾਰਿ ਲਿਵ ਲਾਵੈਗੋ ॥੨॥

Maaeiaa Bhueiang This Naerr N Aavai Bikh Jhaar Jhaar Liv Laavaigo ||2||

Maya, the serpent, does not even approach one who is rid of the poison, and lovingly attuned to the Lord.

॥2॥

ਕਾਨੜਾ (ਮਃ ੪) ਅਸਟ. (੫) ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੧੩੧੦ ਪੰ. ੧੮

Raag Kaanrhaa Guru Ram Das

ਸੁਆਨੁ ਲੋਭੁ ਨਗਰ ਮਹਿ ਸਬਲਾ ਗੁਰੁ ਖਿਨ ਮਹਿ ਮਾਰਿ ਕਢਾਵੈਗੋ ॥

Suaan Lobh Nagar Mehi Sabalaa Gur Khin Mehi Maar Kadtaavaigo ||

The dog of greed is very powerful in the village of the body; the Guru strikes it and drives it out in an instant.

ਕਾਨੜਾ (ਮਃ ੪) ਅਸਟ. (੫) ੩:੧ - ਗੁਰੂ ਗ੍ਰੰਥ ਸਾਹਿਬ: ਅੰਗ ੧੩੧੦ ਪੰ. ੧੯

Raag Kaanrhaa Guru Ram Das

ਸਤੁ ਸੰਤੋਖੁ ਧਰਮੁ ਆਨਿ ਰਾਖੇ ਹਰਿ ਨਗਰੀ ਹਰਿ ਗੁਨ ਗਾਵੈਗੋ ॥੩॥

Sath Santhokh Dhharam Aan Raakhae Har Nagaree Har Gun Gaavaigo ||3||

Truth, contentment, righteousness and Dharma have settled there; in the village of the Lord, sing the Glorious Praises of the Lord. ||3||

ਕਾਨੜਾ (ਮਃ ੪) ਅਸਟ. (੫) ੩:੨ - ਗੁਰੂ ਗ੍ਰੰਥ ਸਾਹਿਬ: ਅੰਗ ੧੩੧੦ ਪੰ. ੧੯

Raag Kaanrhaa Guru Ram Das